

ਬਿਲਾਵਲੁ ਮਹਲਾ ੫ ॥  
Bilaaval, Fifth Mehl:

ਮਨ ਤਨ ਅੰਤਰਿ ਪ੍ਰਭੁ ਆਹੀ ॥  
Deep within the nucleus of his mind and body, is God.

ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥  
He continually sings the Glorious Praises of the Lord, and always does good for others; his tongue is priceless. ||1||Pause||

ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥  
All his generations are redeemed and saved in an instant, and the filth of countless incarnations is washed away.

ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥  
Meditating, meditating in remembrance on God, his Lord and Master, he passes blissfully through the forest of poison. ||1||

ਚਰਨ ਪ੍ਰਭੁ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥  
I have obtained the boat of God's Feet, to carry me across the terrifying world-ocean.

ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥  
The Saints, servants and devotees belong to the Lord; Nanak's mind is attached to Him. ||2||14||100||